

ਆਸਾ ਮਹਲਾ ੫ ॥

Aasaa, Fifth Mehl:

ਅਨਦਿਨੁ ਮੂਸਾ ਲਾਜੁ ਟੁਕਾਈ ॥

Night and day, the mouse of time gnaws away at the rope of life.

ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥

Falling into the well, the mortal eats the sweet treats of Maya. ||1||

ਸੋਚਤ ਸਾਚਤ ਰੈਨਿ ਬਿਹਾਨੀ ॥

Thinking and planning, the night of the life is passing away.

ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰੰਗਪਾਨੀ ॥੧॥ ਰਹਾਉ ॥

Thinking of the many pleasures of Maya, the mortal never remembers the Lord, the Sustainer of the earth. ||1||Pause||

ਦੂਮ ਕੀ ਛਾਇਆ ਨਿਹਚਲ ਗਿ੍ਹੁ ਬਾਂਧਿਆ ॥

Believing the shade of the tree to be permanent, he builds his house beneath it.

ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥

But the noose of death is around his neck, and Shakti, the power of Maya, has aimed her arrows at him. ||2||

ਬਾਲੂ ਕਨਾਰਾ ਤਰੰਗ ਮੁਖਿ ਆਇਆ ॥

The sandy shore is being washed away by the waves,

ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥

but the fool still believes that place to be permanent. ||3||

ਸਾਧਸੰਗਿ ਜਪਿਓ ਹਰਿ ਰਾਇ ॥

In the Saadh Sangat, the Company of the Holy, chant the Name of the Lord, the King.

ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥

Nanak lives by singing the Glorious Praises of the Lord. ||4||30||81||